

ਆਸਾ ਮਹਲਾ ੫ ॥

Aasaa, Fifth Mehl:

ਨਿਕਟਿ ਜੀਅ ਕੈ ਸਦ ਹੀ ਸੰਗਾ ॥

He is near at hand; He is the eternal Companion of the soul.

ਕੁਦਰਤਿ ਵਰਤੈ ਰੂਪ ਅਰੁ ਰੰਗਾ ॥੧॥

His Creative Power is all-pervading, in form and color. ||1||

ਕਰੈ ਨ ਝੁਰੈ ਨਾ ਮਨੁ ਰੋਵਨਹਾਰਾ ॥

My mind does not worry; it does not grieve, or cry out.

ਅਵਿਨਾਸੀ ਅਵਿਗਤੁ ਅਗੋਚਰੁ ਸਦਾ ਸਲਾਮਤਿ ਖਸਮੁ ਹਮਾਰਾ ॥੧॥ ਰਹਾਉ ॥

Imperishable, Unshakable, Unapproachable and forever safe and sound is my Husband Lord. ||1||Pause||

ਤੇਰੇ ਦਾਸਰੇ ਕਉ ਕਿਸ ਕੀ ਕਾਣਿ ॥

Unto whom does Your servant pay homage?

ਜਿਸ ਕੀ ਮੀਰਾ ਰਾਖੈ ਆਣਿ ॥੨॥

His King preserves his honor. ||2||

ਜੋ ਲਉਡਾ ਪ੍ਰਭਿ ਕੀਆ ਅਜਾਤਿ ॥

That slave, whom God has released from the restrictions of social status

ਤਿਸੁ ਲਉਡੇ ਕਉ ਕਿਸ ਕੀ ਤਾਤਿ ॥੩॥

- who can now hold him in bondage? ||3||

ਵੇਮੁਹਤਾਜਾ ਵੇਪਰਵਾਹੁ ॥

The Lord is absolutely independent, and totally care-free;

ਨਾਨਕ ਦਾਸ ਕਹਹੁ ਗੁਰ ਵਾਹੁ ॥੪॥੨੧॥

O servant Nanak, chant His Glorious Praises. ||4||21||